

## ਕਬਜੇ ਬਾਚ ਬੇਨਤੀ ॥ ਚੌਪਈ ॥

ਹਮਰੀ ਕਰੇ ਹਾਥ ਦੈ ਰਛਾ ॥  
ਪੂਰਨ ਹੋਇ ਚਿਤ ਕੀ ਇਛਾ ॥  
ਤਵ ਚਰਨਨ ਮਨ ਰਹੈ ਹਮਾਰਾ ॥  
ਅਪਨਾ ਜਾਨ ਕਰੇ ਪ੍ਰਤਿਪਾਰਾ ॥ ੩੭੭ ॥

ਹਮਰੇ ਦੁਸਟ ਸਭੈ ਤੁਮ ਘਾਵਹੁ ॥  
ਆਪੁ ਹਾਥ ਦੈ ਮੋਹਿ ਬਚਾਵਹੁ ॥  
ਸੁਖੀ ਬਸੈ ਮੋਰੇ ਪਰਿਵਾਰਾ ॥  
ਸੇਵਕ ਸਿਖਯ ਸਭੈ ਕਰਤਾਰਾ ॥ ੩੭੮ ॥

ਮੇ ਰਛਾ ਨਿਜੁ ਕਰ ਦੈ ਕਰਿਯੈ ॥  
ਸਭ ਬੈਰਿਨ ਕੌ ਆਜ ਸੰਘਰਿਯੈ ॥  
ਪੂਰਨ ਹੋਇ ਹਮਾਰੀ ਆਸਾ ॥  
ਤੋਰਿ ਭਜਨ ਕੀ ਰਹੈ ਪਿਯਾਸਾ ॥ ੩੭੯ ॥

ਤੁਮਹਿ ਛਾਡਿ ਕੋਈ ਅਵਰ ਨ ਧਯਾਉ ॥  
ਜੇ ਬਰ ਚਾਹੈ ਸੁ ਤੁਮ ਤੇ ਪਾਉ ॥  
ਸੇਵਕ ਸਿਖਯ ਹਮਾਰੇ ਤਾਰਿਯਹਿ ॥  
ਚੁਨ ਚੁਨ ਸਤੁ ਹਮਾਰੇ ਮਾਰਿਯਹਿ ॥ ੩੮੦ ॥

ਆਪੁ ਹਾਥ ਦੈ ਮੁਝੈ ਉਬਰਿਯੈ ॥  
ਮਰਨ ਕਾਲ ਕਾ ਤ੍ਰਾਸ ਨਿਵਰਿਯੈ ॥  
ਹੂਜੇ ਸਦਾ ਹਮਾਰੇ ਪਛਾ ॥  
ਸ੍ਰੀ ਅਸਿਧੁਜ ਜੁ ਕਰਿਯਹੁ ਰਛਾ ॥ ੩੮੧ ॥

ਰਾਖਿ ਲੇਹੁ ਮੁਹਿ ਰਾਖਨਹਾਰੇ ॥  
ਸਾਹਿਬ ਸੰਤ ਸਹਾਇ ਪਿਯਾਰੇ ॥  
ਦੀਨਬੰਧੁ ਦੁਸਟਨ ਕੇ ਹੰਤਾ ॥  
ਤੁਮ ਹੋ ਪੁਰੀ ਚਤੁਰਦਸ ਕੰਤਾ ॥ ੩੮੨ ॥

ਕਾਲ ਪਾਇ ਬ੍ਰਹਮਾ ਬਪੁ ਧਰਾ ॥  
ਕਾਲ ਪਾਇ ਸਿਵ ਜੁ ਅਵਤਰਾ ॥

ਕਾਲ ਪਾਇ ਕਰਿ ਬਿਸਨ ਪ੍ਰਕਾਸਾ ॥  
ਸਕਲ ਕਾਲ ਕਾ ਕੀਯਾ ਤਮਾਸਾ ॥ ੩੮੩॥

ਜਵਨ ਕਾਲ ਜੇਗੀ ਸਿਵ ਕੀਯੋ ॥  
ਬੇਦ ਰਾਜ ਬ੍ਰਹਮਾ ਜੁ ਥੀਯੋ ॥  
ਜਵਨ ਕਾਲ ਸਭ ਲੋਕ ਸਵਾਰਾ ॥  
ਨਮਸਕਾਰ ਹੈ ਤਾਹਿ ਹਮਾਰਾ ॥ ੩੮੪॥

ਜਵਨ ਕਾਲ ਸਭ ਜਗਤ ਬਨਾਯੋ ॥  
ਦੇਵ ਦੈਤ ਜਛਨ ਉਪਜਾਯੋ ॥  
ਆਦਿ ਅੰਤਿ ਏਕੈ ਅਵਤਾਰਾ ॥  
ਸੇਈ ਗੁਰੂ ਸਮਝਿਯਹੁ ਹਮਾਰਾ ॥ ੩੮੫॥

ਨਮਸਕਾਰ ਤਿਸ ਹੀ ਕੇ ਹਮਾਰੀ ॥  
ਸਕਲ ਪ੍ਰਜਾ ਜਿਨ ਆਪ ਸਵਾਰੀ ॥  
ਸਿਵਕਨ ਕੇ ਸਿਵਗੁਨ ਸੁਖ ਦੀਯੋ ॥  
ਸਤ੍ਰੁਨ ਕੇ ਪਲ ਮੇ ਬਧ ਕੀਯੋ ॥ ੩੮੬॥

ਘਟ ਘਟ ਕੇ ਅੰਤਰ ਕੀ ਜਾਨਤ ॥  
ਭਲੇ ਬੁਰੇ ਕੀ ਪੀਰ ਪਛਾਨਤ ॥  
ਚੀਟੀ ਤੇ ਕੁੰਚਰ ਅਸਥੂਲਾ ॥  
ਸਭ ਪਰ ਕ੍ਰਿਪਾ ਦ੍ਰਿਸ਼ਟਿ ਕਰਿ ਫੂਲਾ ॥ ੩੮੭ ॥

ਸੰਤਨ ਦੁਖ ਪਾਏ ਤੇ ਦੁਖੀ ॥  
ਸੁਖ ਪਾਏ ਸਾਧਨ ਕੇ ਸੁਖੀ ॥  
ਏਕ ਏਕ ਕੀ ਪੀਰ ਪਛਾਨੈ ॥  
ਘਟ ਘਟ ਕੇ ਪਟ ਪਟ ਕੀ ਜਾਨੈ ॥ ੩੮੮ ॥

ਜਬ ਉਦਕਰਖ ਕਰਾ ਕਰਤਾਰਾ ॥  
ਪ੍ਰਜਾ ਧਰਤ ਤਬ ਦੇਹ ਅਪਾਰਾ ॥  
ਜਬ ਆਕਰਖ ਕਰਤ ਹੇ ਕਬਹੂੰ ॥  
ਤੁਮ ਮੈ ਮਿਲਤ ਦੇਹ ਧਰ ਸਭਹੂੰ ॥ ੩੮੯ ॥

ਜੇਤੇ ਬਦਨ ਸ੍ਰਿਸ਼ਟਿ ਸਭ ਧਾਰੈ ॥  
ਆਪੁ ਆਪੁਨੀ ਬੁਝਿ ਉਚਾਰੈ ॥

ਤੁਮ ਸਭ ਹੀ ਤੇ ਰਹਤ ਨਿਰਾਲਮ ॥  
ਜਾਨਤ ਬੇਦ ਭੇਦ ਅਰੁ ਆਲਮ ॥ ੩੯੦ ॥

ਨਿਰੰਕਾਰ ਨਿ੍ਰਬਿਕਾਰ ਨਿ੍ਰਲੰਭ ॥  
ਆਦਿ ਅਨੀਲ ਅਨਾਦਿ ਅਸੰਭ ॥  
ਤਾ ਕਾ ਮੂੜ ਉਚਾਰਤ ਭੇਦਾ ॥  
ਜਾ ਕੇ ਭੇਵ ਨ ਪਾਵਤ ਬੇਦਾ ॥ ੩੯੧ ॥

ਤਾ ਕੌ ਕਰਿ ਪਾਹਨ ਅਨੁਮਾਨਤ ॥  
ਮਹਾ ਮੂੜ ਕਛੁ ਭੇਦ ਨ ਜਾਨਤ ॥  
ਮਹਾਦੇਵ ਕੌ ਕਹਤ ਸਦਾ ਸਿਵ ॥  
ਨਿਰੰਕਾਰ ਕਾ ਚੀਨਤ ਨਹਿ ਭਿਵ ॥ ੩੯੨ ॥

ਆਪੁ ਆਪੁਨੀ ਬੁਧਿ ਹੈ ਜੇਤੀ ॥  
ਬਰਨਤ ਭਿੰਨ ਭਿੰਨ ਤੁਹਿ ਤੇਤੀ ॥  
ਤੁਮਰਾ ਲਖਾ ਨ ਜਾਇ ਪਸਾਰਾ ॥  
ਕਿਹ ਬਿਧਿ ਸਜਾ ਪ੍ਰਥਮ ਸੰਸਾਰਾ ॥ ੩੯੩ ॥

ਏਕੈ ਰੂਪ ਅਨੂਪ ਸਰੂਪਾ ॥  
ਰੰਕ ਭਯੋ ਰਾਵ ਕਹੀ ਭੂਪਾ ॥  
ਅੰਡਜ ਜੇਰਜ ਸੇਤਜ ਕੀਨੀ ॥  
ਉਤਭੁਜ ਖਾਨਿ ਬਹੁਰਿ ਰਚਿ ਦੀਨੀ ॥ ੩੯੪ ॥

ਕਹੂੰ ਫੂਲਿ ਰਾਜਾ ਹੈ ਬੈਠਾ ॥  
ਕਹੂੰ ਸਿਮਟਿ ਭਯੋ ਸੰਕਰ ਇਕੈਠਾ ॥  
ਸਗਰੀ ਸ੍ਰਿਸਟਿ ਦਿਖਾਇ ਅਚੰਭਵ ॥  
ਆਦਿ ਜੁਗਾਦਿ ਸਰੂਪ ਸੁਯੰਭਵ ॥ ੩੯੫ ॥

ਅਬ ਰਛਾ ਮੇਰੀ ਤੁਮ ਕਰੇ ॥  
ਸਿਖਜ ਉਬਾਰਿ ਅਸਿਖਜ ਸੰਘਰੇ ॥  
ਦੁਸਟ ਜਿਤੇ ਉਠਵਤ ਉਤਪਾਤਾ ॥  
ਸਕਲ ਮਲੇਛ ਕਰੇ ਰਣ ਘਾਤਾ ॥ ੩੯੬ ॥

ਜੇ ਅਸਿਧੁਜ ਤਵ ਸਰਨੀ ਪਰੇ ॥  
ਤਿਨ ਕੇ ਦੁਸਟ ਦੁਖਿਤ ਹੈ ਮਰੇ ॥

ਪੁਰਖ ਜਵਨ ਪਗੁ ਪਰੇ ਤਿਹਾਰੇ ॥  
ਤਿਨ ਕੇ ਤੁਮ ਸੰਕਟ ਸਭ ਟਾਰੇ ॥ ੩੯੭ ॥

ਜੇ ਕਲਿ ਕੌ ਇਕ ਬਾਰ ਧਿਐਹੈ ॥  
ਤਾ ਕੇ ਕਾਲ ਨਿਕਟਿ ਨਹਿ ਐਹੈ ॥  
ਰਛਾ ਹੋਇ ਤਾਹਿ ਸਭ ਕਾਲਾ ॥  
ਦੁਸਟ ਅਰਿਸਟ ਟਰੈਂ ਤਤਕਾਲਾ ॥ ੩੯੮ ॥

ਕ੍ਰਿਪਾ ਦ੍ਰਿਸਟਿ ਤਨ ਜਾਹਿ ਨਿਹਰਿਹੋ ॥  
ਤਾ ਕੇ ਤਾਪ ਤਨਕ ਮਹਿ ਹਰਿਹੋ ॥  
ਰਿਧਿ ਸਿਧਿ ਘਰ ਮੇ ਸਭ ਹੋਈ ॥  
ਦੁਸਟ ਛਾਹ ਛੈ ਸਕੈ ਨ ਕੋਈ ॥ ੩੯੯ ॥

ਏਕ ਬਾਰ ਜਿਨ ਤੁਮੈ ਸੰਭਾਰਾ ॥  
ਕਾਲ ਫਾਸ ਤੇ ਤਾਹਿ ਉਬਾਰਾ ॥  
ਜਿਨ ਨਰ ਨਾਮ ਤਿਹਾਰੇ ਕਹਾ ॥  
ਦਾਰਿਦ ਦੁਸਟ ਦੇਖ ਤੇ ਰਹਾ ॥ ੪੦੦ ॥

ਖੜਗਕੇਤੁ ਮੈ ਸਰਨਿ ਤਿਹਾਰੀ ॥  
ਆਪੁ ਹਾਥ ਦੈ ਲੇਹੁ ਉਬਾਰੀ ॥  
ਸਰਬ ਠੌਰ ਮੇ ਹੇਹੁ ਸਹਾਈ ॥  
ਦੁਸਟ ਦੇਖ ਤੇ ਲੇਹੁ ਬਚਾਈ ॥ ੪੦੧॥

ਕ੍ਰਿਪਾ ਕਰੀ ਹਮ ਪਰ ਜਗਮਾਤਾ ॥  
ਗ੍ਰੰਥ ਕਰਾ ਪੂਰਨ ਸੁਭਰਾਤਾ ॥  
ਕਿਲਬਿਖ ਸਕਲ ਦੇਖ ਕੇ ਹਰਤਾ ॥

ਦੁਸਟ ਦੇਖਿਯਨ ਕੇ ਛੈ ਕਰਤਾ ॥ ੪੦੨॥  
ਸ੍ਰੀ ਅਸਿਧੁਜ ਜਬ ਭਏ ਦਯਾਲਾ ॥  
ਪੂਰਨ ਕਰਾ ਗ੍ਰੰਥ ਤਤਕਾਲਾ ॥  
ਮਨ ਬਾਛਤ ਫਲ ਪਾਵੈ ਸੋਈ ॥  
ਦੂਖ ਨ ਤਿਸੈ ਬਿਆਪਤ ਕੋਈ ॥ ੪੦੩॥

ਅੜਿਲ ॥



ਸੁਨੈ ਗੁੰਗ ਜੋ ਯਾਹਿ ਸੁ ਰਸਨਾ ਪਾਵਈ ॥  
ਸੁਨੈ ਮੂੜ ਚਿਤ ਲਾਇ ਚਤੁਰਤਾ ਆਵਈ ॥  
ਦੂਖ ਦਰਦ ਭੌ ਨਿਕਟ ਨ ਤਿਨ ਨਰ ਕੇ ਰਹੈ ॥  
ਹੋ ਜੋ ਯਾ ਕੀ ਏਕ ਬਾਰ ਚੌਪਈ ਕੇ ਕਹੈ ॥ ੪੦੪ ॥

### ਚੌਪਈ ॥

ਸੰਬਤ ਸਤ੍ਰਹ ਸਹਸ ਭਣਿਜੈ ॥  
ਅਰਧ ਸਹਸ ਫੁਨਿ ਤੀਨਿ ਕਹਿਜੈ ॥  
ਭਾਦ੍ਰਵ ਸੁਦੀ ਅਸਟਮੀ ਰਵਿ ਵਾਰਾ ॥  
ਤੀਰ ਸਤ੍ਰਦ੍ਰਵ ਗ੍ਰੰਥ ਸੁਧਾਰਾ ॥ ੪੦੫ ॥

ਇਤਿ ਸ੍ਰੀ ਚਰਿਤ੍ਰ ਪਖਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਚਾਰ  
ਸੌ ਚਾਰ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥ ੪੦੪ ॥ ੭੫੩੯ ॥ ਸਮਾਪਤਮ ॥